

ਤੁਰੰਤ ਰਿਲੀਜ਼ ਲਈ

ਬ੍ਰੈਂਪਟਨ ਫਾਇਰ ਹੁਣ ਜੋਰਜ ਹਿਚਕੋਕ ਬਰਸਰੀ ਲਈ ਅਰਜ਼ੀਆਂ ਸਵੀਕਾਰ ਕਰ ਰਿਹਾ ਹੈ

ਬ੍ਰੈਂਪਟਨ, ਓਨਟਾਰੀਓ (5 ਫਰਵਰੀ, 2021) – ਫਾਇਰ ਸਰਵਿਸਿਜ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨਿਵਾਸੀਆਂ ਨੂੰ, ਜੋਰਜ ਹਿਚਕੋਕ ਮੈਮੋਰੀਅਲ ਐਂਡੋਮੈਂਟ ਫੰਡ (George Hitchcock Memorial Endowment Fund), ਜਿਸਨੂੰ ਆਮ ਤੌਰ ਤੇ ਜੋਰਜ ਹਿਚਕੋਕ ਬਰਸਰੀ (George Hitchcock bursary) ਕਿਹਾ ਜਾਂਦਾ ਹੈ, ਲਈ ਅਪਲਾਈ ਕਰਨ ਵਾਸਤੇ ਸੱਦਾ ਦਿੱਤਾ ਜਾਂਦਾ ਹੈ।

ਬ੍ਰੈਂਪਟਨ ਫਾਇਰ ਐਂਡ ਐਮਰਜੈਂਸੀ ਸਰਵਿਸਿਜ (Brampton Fire and Emergency Services) ਨੇ 2014 ਵਿੱਚ, ਸੁਰਗਵਾਸੀ ਡਿਵੀਜ਼ਨ ਚੀਫ ਜੋਰਜ ਹਿਚਕੋਕ (George Hitchcock) ਦੇ ਸਨਮਾਨ ਵਿੱਚ, ਜੋਰਜ ਹਿਚਕੋਕ ਮੈਮੋਰੀਅਲ ਐਂਡੋਮੈਂਟ ਫੰਡ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਨੇ 33 ਸਾਲਾਂ ਤੱਕ ਬ੍ਰੈਂਪਟਨ ਫਾਇਰ ਐਂਡ ਐਮਰਜੈਂਸੀ ਸਰਵਿਸਿਜ ਵਿੱਚ ਸੇਵਾ ਦਿੱਤੀ ਸੀ। ਉਹਨਾਂ ਦੀ ਫਾਇਰ/ਲਾਈਫ ਸੇਫਟੀ ਐਜੂਕੇਸ਼ਨ ਡਿਵੀਜ਼ਨ (Fire/Life Safety Education Division) ਸਥਾਪਿਤ ਕਰਨ ਵਿੱਚ ਮੁੱਖ ਭੂਮਿਕਾ ਸੀ, ਜੋ ਹਰ ਸਾਲ ਬ੍ਰੈਂਪਟਨ ਦੇ ਹਜ਼ਾਰਾਂ ਨਿਵਾਸੀਆਂ ਨੂੰ ਫਾਇਰ ਸੇਫਟੀ ਐਜੂਕੇਸ਼ਨ ਮੁਹੱਈਆ ਕਰਨ ਵਿੱਚ ਸਹਾਇਤਾ ਕਰਦੀ ਹੈ। ਉਹਨਾਂ ਨੇ ਦੂਜਿਆਂ ਨੂੰ ਫਾਇਰ ਸਰਵਿਸਿਜ ਵਿੱਚ ਕੈਰੀਅਰ ਬਣਾਉਣ ਬਾਰੇ ਸੋਚਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ।

ਜੋਰਜ ਹਿਚਕੋਕ ਬਰਸਰੀ, ਹਰ ਸਾਲ ਉਹਨਾਂ ਵਿਅਕਤੀਆਂ ਲਈ ਪੇਸ਼ ਕੀਤੀ ਜਾਂਦੀ ਹੈ, ਜੋ ਫਾਇਰ ਸੇਵਾਵਾਂ ਵਿੱਚ ਕੈਰੀਅਰ ਬਣਾਉਣਾ ਚਾਹੁੰਦੇ ਹਨ। ਇਹ ਬਰਸਰੀ (ਵਜ਼ੀਫ਼ਾ), ਸਫਲ ਬਿਨੈਕਾਰਾਂ ਦੀ ਪੋਸਟ-ਸੈਕੰਡਰੀ ਟਿਊਸ਼ਨ ਫੀਸ ਲਈ ਹੁੰਦੀ ਹੈ।

ਹੋਰ ਜਾਣਕਾਰੀ ਲਈ ਅਤੇ ਅਰਜ਼ੀ ਫਾਰਮ ਪ੍ਰਾਪਤ ਕਰਨ ਲਈ www.bramptonfire.com ਤੇ ਜਾਓ।

ਸ਼ਰਤਾਂ

ਫੰਡ ਵਾਸਤੇ ਯੋਗ ਹੋਣ ਲਈ, ਬਿਨੈਕਾਰਾਂ ਲਈ ਹੇਠਾਂ ਦਿੱਤਾ ਮਾਪਦੰਡ ਪੂਰਾ ਕਰਨਾ ਲਾਜ਼ਮੀ ਹੈ:

- ਵਿਅਕਤੀ ਬ੍ਰੈਂਪਟਨ ਦਾ ਨਿਵਾਸੀ ਅਤੇ ਕੈਨੇਡੀਅਨ ਨਾਗਰਿਕ ਹੋਵੇ ਜਾਂ ਕੈਨੇਡਾ ਵਿੱਚ ਕੰਮ ਕਰਨ ਦੇ ਯੋਗ ਹੋਵੇ
- ਬਿਨੈਕਾਰ, ਫਾਇਰ-ਸਬੰਧੀ ਪ੍ਰੋਗਰਾਮ ਵਿੱਚ ਓਨਟਾਰੀਓ ਪੋਸਟ-ਸੈਕੰਡਰੀ ਸਕੂਲ (Ontario Post-Secondary School) ਡਿਪਲੋਮਾ ਕਰ ਰਿਹਾ ਹੋਵੇ
- ਬਿਨੈਕਾਰ ਲਈ ਅਰਜ਼ੀ ਫਾਰਮ ਵਿੱਚ ਸੂਚੀਬੱਧ ਸ਼ਰਤਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ
- ਬਿਨੈਕਾਰਾਂ ਲਈ ਫਾਰਮ ਜਮ੍ਹਾਂ ਕਰਨ ਦੀ ਆਖਰੀ ਤਾਰੀਖ ਤੱਕ ਫਾਰਮ ਜਮ੍ਹਾਂ ਕਰਨਾ ਲਾਜ਼ਮੀ ਹੈ
- ਇੰਟਰਵਿਊ ਦੀ ਪ੍ਰਕਿਰਿਆ ਤੋਂ ਬਾਅਦ, ਸਫਲ ਬਿਨੈਕਾਰਾਂ ਲਈ ਓਨਟਾਰੀਓ ਪੋਸਟ-ਸੈਕੰਡਰੀ ਸਕੂਲ ਪ੍ਰੋਗਰਾਮ ਲਈ ਰਜ਼ਾਮੰਦੀ ਦਾ ਪ੍ਰਮਾਣ ਦੇਣਾ ਲਾਜ਼ਮੀ ਹੈ

ਪ੍ਰਕਿਰਿਆ

ਅਰਜੀ ਫਾਰਮ ਐਨਲਾਈਨ www.bramptonfire.com ਤੇ ਉਪਲਬਧ ਹਨ ਅਤੇ ਇਹ firelife@brampton.ca ਤੇ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ। ਅਰਜੀ ਦੀ ਮਿਆਦ 1 ਅਪ੍ਰੈਲ, 2021 ਨੂੰ ਜਾਂ 30 ਅਰਜੀਆਂ ਮਿਲਣ ਤੇ ਖਤਮ ਹੋਵੇਗੀ।

ਚੁਣੇ ਗਏ ਉਮੀਦਵਾਰਾਂ ਦਾ ਇੰਟਰਵਿਊ ਲਿਆ ਜਾਵੇਗਾ ਅਤੇ ਇੱਕ ਬਿਨੈਕਾਰ ਨੂੰ 1,000 ਡਾਲਰ ਤੱਕ ਦੇ ਮੁੱਲ ਦੀ ਬਰਸਰੀ ਲਈ ਚੁਣਿਆ ਜਾਵੇਗਾ, ਜਿਸਦਾ ਭੁਗਤਾਨ ਸਿੱਧਾ ਕੋਰਸ ਵਿੱਚ ਦਾਖਲੇ ਲਈ ਕੀਤਾ ਜਾਵੇਗਾ।

ਹਵਾਲੇ

“ਮੈਂ, ਫਾਇਰ ਸਰਵਿਸਿਜ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ, ਯੋਗ ਬ੍ਰੈਂਪਟਨ ਵਾਸੀਆਂ ਨੂੰ ਉਤਸ਼ਾਹਿਤ ਕਰਦਾ ਹਾਂ ਕਿ ਉਹ ਜੇਰਜ ਹਿਚਕੋਕ ਬਰਸਰੀ ਲਈ ਅਪਲਾਈ ਕਰਨ। ਬ੍ਰੈਂਪਟਨ ਇੱਕ ਸਿਹਤਮੰਦ ਅਤੇ ਸੁਰੱਖਿਅਤ ਸ਼ਹਿਰ ਹੈ ਅਤੇ ਸਾਡੀ ਫਾਇਰ ਐਂਡ ਐਮਰਜੈਂਸੀ ਸਰਵਿਸਿਜ ਦੀ ਟੀਮ, ਇਹ ਯਕੀਨੀ ਬਣਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ ਕਿ ਸਾਡਾ ਭਾਈਚਾਰਾ ਸੁਰੱਖਿਅਤ ਹੈ। ਸਿਟੀ ਨੂੰ ਹਰ ਸਾਲ ਅਜਿਹੇ ਵਿਅਕਤੀ ਨੂੰ ਸਹਾਇਤਾ ਦੇਣ ਤੇ ਮਾਣ ਹੈ, ਜੋ ਤਬਦੀਲੀ ਲਿਆਉਣ ਲਈ ਵਚਨਬੱਧ ਹੋਵੇ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“ਫਾਇਰ ਐਂਡ ਐਮਰਜੈਂਸੀ ਸਰਵਿਸਿਜ ਦਾ ਸਟਾਫ਼, ਸਾਡੇ ਭਾਈਚਾਰੇ ਦੀ ਰੱਖਿਆ ਕਰਨ ਅਤੇ ਲੋਕਾਂ ਅਤੇ ਪ੍ਰਾਪਰਟੀ ਨੂੰ ਸੁਰੱਖਿਅਤ ਰੱਖਣ ਲਈ ਬਿਨਾਂ ਥੱਕੇ ਕੰਮ ਕਰਦਾ ਹੈ। ਅਸੀਂ ਫਾਇਰ ਸਰਵਿਸਿਜ ਵਿੱਚ ਕੈਰੀਅਰ ਦੇ ਪ੍ਰਤੀ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਪ੍ਰਸ਼ੰਸਾ ਕਰਦੇ ਹਾਂ ਅਤੇ ਬ੍ਰੈਂਪਟਨ ਦੇ ਯੋਗ ਨਿਵਾਸੀਆਂ ਨੂੰ ਉਤਸ਼ਾਹਿਤ ਕਰਦੇ ਹਾਂ ਕਿ ਉਹ, ਜੇਰਜ ਹਿਚਕੋਕ ਮੈਮੋਰੀਅਲ ਐਨਡੇਮੈਂਟ ਫੰਡ ਲਈ ਅਪਲਾਈ ਕਰਨ।”

- ਰੋਏਨਾ ਸੈਂਟੋਸ (Rowena Santos), ਰੀਜਨਲ ਕਾਉਂਸਲਰ, ਵਾਰਡਸ 1 ਅਤੇ 5; ਚੇਅਰ, ਕਮਿਊਨਿਟੀ ਸਰਵਿਸਿਜ, ਸਿਟੀ ਆਫ ਬ੍ਰੈਂਪਟਨ

“ਡਿਵੀਜਨ ਚੀਫ ਜੇਰਜ ਹਿਚਕੋਕ ਦੇ ਅੰਦਰ ਫਾਇਰ ਸਰਵਿਸਿਜ, ਫਾਇਰ ਅਤੇ ਜੀਵਨ ਸੁਰੱਖਿਆ ਸਬੰਧੀ ਸਿੱਖਿਆ ਦਾ ਬਹੁਤ ਜੋਸ਼ ਸੀ। ਇਹ ਬਰਸਰੀ, ਉਹਨਾਂ ਵੱਲੋਂ ਬ੍ਰੈਂਪਟਨ ਫਾਇਰ ਵਿੱਚੋਂ ਕੀਤੇ ਬਹੁਮੁੱਲੇ ਯੋਗਦਾਨਾਂ ਦੇ ਵਿਰਸੇ ਵਜੋਂ ਪੇਸ਼ ਕੀਤੀ ਜਾਂਦੀ ਹੈ। ਅਸੀਂ, ਸ਼ਾਨਦਾਰ ਸੇਵਾ ਦੀ ਪਰੰਪਰਾ ਨੂੰ ਕਾਇਮ ਰੱਖਣ ਦੇ ਅਭਿਲਾਸ਼ੀ ਫਾਇਰਫਾਈਟਰਾਂ ਦੀ ਅਗਲੀ ਪੀੜ੍ਹੀ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਹਾਂ।”

- ਬਿਲ ਬੋਏਸ (Bill Boyes), ਚੀਫ, ਬ੍ਰੈਂਪਟਨ ਫਾਇਰ ਐਂਡ ਐਮਰਜੈਂਸੀ ਸਰਵਿਸਿਜ

“ਸਾਡੀ ਬ੍ਰੈਂਪਟਨ ਫਾਇਰ ਐਂਡ ਐਮਰਜੈਂਸੀ ਸਰਵਿਸਿਜ ਦੀ ਟੀਮ, ਟਰਮ ਆਫ ਕਾਉਂਸਿਲ ਦੀ ਪ੍ਰਾਇਰਿਟੀ ਕਿ ਬ੍ਰੈਂਪਟਨ ਇੱਕ ਸਿਹਤਮੰਦ ਅਤੇ ਸੁਰੱਖਿਅਤ ਸ਼ਹਿਰ ਹੈ, ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ। ਫਾਇਰ ਸਰਵਿਸਿਜ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਉਹਨਾਂ ਨਿਵਾਸੀਆਂ ਨੂੰ, ਜੋ ਆਪਣੇ ਭਾਈਚਾਰੇ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਨ, ਜੇਰਜ ਹਿਚਕੋਕ ਬਰਸਰੀ ਲਈ ਅਪਲਾਈ ਕਰਨ ਵਾਸਤੇ ਸੱਦਾ ਦਿੱਤਾ ਜਾਂਦਾ ਹੈ।”

- ਡੇਵਿਡ ਬੈਰਿਕ (David Barrick), ਚੀਫ ਐਡਮਿਨਿਸਟ੍ਰੇਟਿਵ ਅਫਸਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੱਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ

[Twitter](https://twitter.com/brampton), [Facebook](https://www.facebook.com/brampton), ਅਤੇ [Instagram](https://www.instagram.com/brampton) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਗੁਰਵਿੰਦਰ ਸਿੰਘ (Gurvinder Singh)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਮਪਟਨ

905-874-2028 | Gurvinder.A.Singh@brampton.ca